

# Press Release on the current situation in Afghanistan

August 17, 2021

## ਅਫਗਾਨਿਸਤਾਨ ਦੀ ਮੌਜੂਦਾ ਸਥਿਤੀ ਬਾਰੇ ਪ੍ਰੈਸ ਬਿਆਨ

17 ਅਗਸਤ, 2021

ਕਾਬੁਲ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਸੀ ਕਿ ਸਾਡੇ ਦੂਤਘਰ ਦੇ ਕਰਮਚਾਰੀਆਂ ਨੂੰ ਤੁਰੰਤ ਭਾਰਤ ਲਿਆਂਦਾ ਜਾਵੇਗਾ। ਇਹ ਕੰਮ ਦੋ ਪੜਾਵਾਂ ਵਿੱਚ ਪੂਰਾ ਹੋ ਗਿਆ ਹੈ ਅਤੇ ਸਾਡੇ ਰਾਜਦੂਤ ਅਤੇ ਹੋਰ ਸਾਰੇ ਭਾਰਤ-ਆਧਾਰਿਤ ਕਰਮਚਾਰੀ ਅੱਜ ਦੁਪਹਿਰ ਨਵੀਂ ਦਿੱਲੀ ਪਹੁੰਚ ਗਏ ਹਨ।

ਅਸੀਂ ਅਫਗਾਨਿਸਤਾਨ ਅੰਦਰਲੀ ਸੁਰੱਖਿਆ ਦੀ ਵਿਗੜਦੀ ਸਥਿਤੀ ਦੇ ਮੱਦੇਨਜ਼ਰ ਸਾਰੇ ਭਾਰਤੀ ਨਾਗਰਿਕਾਂ ਲਈ ਸਮੇਂ-ਸਮੇਂ ਤੇ ਯਾਤਰਾ ਅਤੇ ਸੁਰੱਖਿਆ ਸਬੰਧੀ ਦਿਸ਼ਾਨਿਰਦੇਸ਼ ਜਾਰੀ ਕਰ ਰਹੇ ਹਾਂ। ਜੇ ਲੋਕ ਪਹਿਲਾਂ ਹੀ ਅਫਗਾਨਿਸਤਾਨ ਵਿੱਚ ਸਨ, ਉਨ੍ਹਾਂ ਨੂੰ ਤੁਰੰਤ ਵਾਪਸ ਪਰਤਣ ਦੀ ਅਪੀਲ ਕੀਤੀ ਗਈ ਸੀ ਜਦੋਂ ਕਿ ਹੋਰਾਂ ਨੂੰ ਸਲਾਹ ਦਿੱਤੀ ਗਈ ਸੀ ਕਿ ਉਹ ਉਥੇ ਨਾ ਜਾਣ। ਇਸਦੇ ਬਾਵਜੂਦ ਕਈ ਭਾਰਤੀ ਲੋਕ ਅਫਗਾਨਿਸਤਾਨ ਅੰਦਰ ਫਸੇ ਹੋਏ ਹਨ, ਜਿਨ੍ਹਾਂ ਵਿੱਚ ਕਈ ਲੋਕ ਦੂਜੇ ਦੇਸ਼ਾਂ ਲਈ ਕੰਮ ਕਰਦੇ ਹਨ। ਸਾਡੀ ਪਹਿਲੀ ਤਰਜੀਹ ਅਫਗਾਨਿਸਤਾਨ ਵਿੱਚ ਮੌਜੂਦ ਸਾਰੇ ਭਾਰਤੀ ਨਾਗਰਿਕਾਂ ਬਾਰੇ ਸਹੀ ਜਾਣਕਾਰੀ ਪ੍ਰਾਪਤ ਕਰਨਾ ਹੈ। ਉਨ੍ਹਾਂ ਅਤੇ / ਜਾਂ ਉਨ੍ਹਾਂ ਦੇ ਨਿਯੋਕਤਾਵਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਇਹ ਸਬੰਧਤ ਵੇਰਵੇ ਤੁਰੰਤ ਵਿਦੇਸ਼ ਮੰਤਰਾਲੇ ਦੇ ਵਿਸ਼ੇਸ਼ ਅਫਗਾਨਿਸਤਾਨ ਸੈੱਲ ਨਾਲ ਸਾਂਝੇ ਕਰਨ:

ਫੋਨ: +91-11-49016783, +91-11-49016784, +91-11-49016785

ਵਟਸਐਪ: +91 80106 11290

ਈਮੇਲ: SituationRoom@mea.gov.in

ਅਫਗਾਨ ਨਾਗਰਿਕਾਂ ਦੇ ਸਬੰਧ ਵਿੱਚ ਸਾਡੀ ਵੀਜ਼ਾ ਸੇਵਾਵਾਂ E-ਐਮਰਜੈਂਸੀ ਵੀਜ਼ਾ ਸਹੂਲਤ ਰਾਹੀਂ ਜਾਰੀ ਰਹਿਣਗੀਆਂ, ਜੋ ਅਫਗਾਨ ਨਾਗਰਿਕਾਂ ਨੂੰ ਵੀ ਮਿਲਣਗੀਆਂ। ਇਹ ਸਹੂਲਤ ਲੈਣ ਲਈ ਸਾਡੇ ਈ-ਵੀਜ਼ਾ ਪੋਰਟਲ <https://indianvisaonline.gov.in/evisa/Registration> 'ਤੇ ਪਹੁੰਚਿਆ ਜਾ ਸਕਦਾ ਹੈ। ਸਾਨੂੰ ਪਹਿਲਾਂ ਹੀ ਅਫਗਾਨਿਸਤਾਨ ਅੰਦਰਲੇ ਸਿੱਖ ਅਤੇ ਹਿੰਦੂ ਭਾਈਚਾਰੇ ਦੇ ਆਗੂਆਂ ਤੋਂ ਬੇਨਤੀਆਂ ਪ੍ਰਾਪਤ ਹੋਈਆਂ ਹਨ ਅਤੇ ਉਨ੍ਹਾਂ ਦੇ ਸੰਪਰਕ ਵਿੱਚ ਹਾਂ।

ਅਫਗਾਨਿਸਤਾਨ ਜਾਣ ਦੀ ਰਾਹ ਵਿੱਚ ਮੁੱਖ ਚੁਣੌਤੀ ਕਾਬੁਲ ਹਵਾਈ ਅੱਡੇ ਦੇ ਕੰਮ ਕਰਨ ਦੇ ਹਾਲਾਤ ਹਨ। ਇਸ ਬਾਰੇ ਸਾਡੇ ਸਹਿਭਾਗੀਆਂ ਨਾਲ ਉੱਚ ਪੱਧਰੀ ਵਿਚਾਰ ਵਟਾਂਦਰਾ ਕੀਤਾ ਗਿਆ ਹੈ, ਜਿਸ ਵਿੱਚ ਅਮਰੀਕੀ ਵਿਦੇਸ਼ ਮੰਤਰੀ ਨਾਲ ਵਿਦੇਸ਼ ਮੰਤਰੀ ਦੀ ਗੱਲਬਾਤ ਸ਼ਾਮਲ ਹੈ। ਭਾਰਤ ਸਰਕਾਰ ਸਾਰੇ ਭਾਰਤੀ ਨਾਗਰਿਕਾਂ ਦੀ ਸੁਰੱਖਿਅਤ ਵਾਪਸੀ ਪ੍ਰਤੀ ਵਚਨਬੱਧ ਹੈ ਅਤੇ ਕਾਬੁਲ ਹਵਾਈ ਅੱਡਾ ਦੇ ਵਪਾਰਕ ਸੰਚਾਲਨ ਲਈ ਖੁੱਲ੍ਹਣ ਤੋਂ ਬਾਅਦ ਉਡਾਣਾਂ ਦਾ ਪ੍ਰਬੰਧ ਕਰੇਗੀ।

ਨਵੀਂ ਦਿੱਲੀ

17 ਅਗਸਤ, 2021

DISCLAIMER: This is an approximate translation. The original is available in English on MEA's website and may be referred to as the official press release.